



**ਦਫਤਰ ਜਿਲਾ ਮੈਜਿਸਟਰੇਟ, ਜਲੰਧਰ**  
Office of the District Magistrate  
Jalandhar (Punjab)

No. ....  
Date .....

Phone :0181-2224783(O)  
:0181-2459664(R)  
Fax :0181-2224727  
Email: dc.jal@punjabmail.gov.in

**ਹੁਕਮ-**

ਕੋਵਿਡ-19 (ਕੋਰੋਨਾ ਵਾਇਰਸ) ਵਾਇਰਸ ਵੱਲੋਂ ਪੂਰੇ ਵਿਸ਼ਵ ਵਿੱਚ ਦਹਿਸ਼ਤ ਫੈਲਾਈ ਹੈ। ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਆਪਣੇ ਪੈਰ ਭਾਰਤ ਵਿੱਚ ਵੀ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੋ ਚੁੱਕੀ ਹੈ। ਇਸ ਸਬੰਧੀ ਇਸ ਦਫਤਰ ਦੇ ਪੱਤਰ ਨੰ 3062-85/ ਐਮ.ਸੀ-4 / ਐਮ. ਏ ਮਿਤੀ 23-03-2020 ਰਾਂਹੀ ਜਿਲ੍ਹਾ ਜਲੰਧਰ ਵਿੱਚ ਕਰਫਿਊ ਲਾਗੂ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਨੂੰ ਮਹਾਂਮਾਰੀ ਘੋਸ਼ਿਤ ਕਰਕੇ National Disaster Management Act, 2005 ਨੂੰ Invoke ਕੀਤਾ ਜਾ ਚੁੱਕਾ ਹੈ।

ਭਾਰਤ ਸਰਕਾਰ ਦੇ ਪੱਤਰ ਨੰ. 40-3/2020-DM I(A) ਮਿਤੀ- 15.04.2020 ਰਾਂਹੀ ਜਾਰੀ ਗਈ ਡਲਾਈਜ਼ ਅਤੇ ਪੰਜਾਬ ਸਰਕਾਰ, ਗ੍ਰਹਿ ਤੇ ਨਿਆਂ ਵਿਭਾਗ, ਚੰਡੀਗੜ੍ਹ ਜੀ ਦੇ ਦਫਤਰ ਦੇ ਪੱਤਰ ਨੰਬਰ SS/ACSH/2020/335 ਮਿਤੀ 29-04-2020 ਅਤੇ ਪੱਤਰ ਨੰਬਰ SS/ACSH/2020/354 ਮਿਤੀ 03-05-2020 ਦੇ ਮੱਦੇਨਜ਼ਰ ਮੈਂ, ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਜਲੰਧਰ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ, ਜਿਲ੍ਹਾ ਜਲੰਧਰ ਵਿੱਚ ਹੇਠ ਲਿਖੇ ਅਨੁਸਾਰ ਹੁਕਮ ਕਰਦਾ ਹਾਂ:-

*ਇਹ ਹੁਕਮ Containment Zones ਵਿੱਚ ਲਾਗੂ ਨਹੀਂ ਹੋਵੇਗੀ ਭਾਵ Containment Zones ਵਿੱਚ ਕੋਈ ਵੀ ਉਸਾਰੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।*

1. **Construction activities, listed as below, will be allowed to operate:**
  - i. **Construction of roads, irrigation projects, buildings and all kinds of industrial projects (it will include govt. projects & houses/commercial/institutional buildings by individuals), including MSMEs, in rural areas i.e, outside limits of municipal corporations and municipalities, and all kinds of projects in industrial estates.**
  - ii. **Construction of renewable energy projects.**
  - iii. **Continuation of works in on-going construction projects, (it will include govt. projects & houses/commercial/institutional buildings by individuals) within the limits of municipal corporations and municipalities, where workers are available on site and no workers are required to be brought in from outside (in situ construction).**
2. ਜਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਪੇਂਡੂ ਖੇਤਰਾਂ ਵਿੱਚ ਹਰ ਕਿਸਮ ਦੀ **ਸਰਕਾਰੀ ਅਤੇ ਗੈਰ-ਸਰਕਾਰੀ ਉਸਾਰੀ** ਨੂੰ ਕਰਨ ਦੀ ਆਗਿਆ ਹੋਵੇਗੀ। ਸਰਕਾਰੀ ਵਿਭਾਗਾਂ ਨੂੰ ਡੀ.ਸੀ. ਦਫਤਰ ਤੋਂ ਕਿਸੇ ਵੱਖਰੀ ਪ੍ਰਵਾਨਗੀ ਦੀ ਲੋੜ ਨਹੀਂ ਹੋਵੇਗੀ ਪਰੰਤੂ ਆਪਣੇ ਵਿਭਾਗ ਦੇ ਨਿਯਮਾਂ ਦੇ ਪਾਲਣ ਕਰਨ ਦੀ ਜਿੰਮੇਵਾਰੀ ਸਬੰਧਤ ਕਾਰਜਕਾਰੀ ਇੰਜੀਨੀਅਰ ਜਾਂ ਜਿਲ੍ਹਾ ਮੁੱਖੀ ਦੀ ਹੋਵੇਗੀ।
3. ਜਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਸ਼ਹਿਰੀ ਖੇਤਰ ਵਿੱਚ ਪਹਿਲਾਂ ਤੋਂ ਹੀ ਚੱਲ ਰਹੇ **ਸਰਕਾਰੀ ਅਤੇ ਗੈਰ-ਸਰਕਾਰੀ ਪ੍ਰੋਜੈਕਟਾਂ** ਨੂੰ ਪੂਰਾ ਕਰਨ ਲਈ ਆਗਿਆ ਹੋਵੇਗੀ, ਬਸ਼ਰਤ ਕਿ ਪ੍ਰੋਜੈਕਟ ਸਾਈਟ ਦੇ ਠੇਕੇਦਾਰਾਂ ਵੱਲੋਂ ਲੇਬਰ ਦੀ ਰਿਹਾਇਸ਼/ਖਾਣਾ/ਮੈਡੀਕਲ ਸਹੂਲਤ ਤੋਂ ਇਲਾਵਾ ਮਾਸਕ, ਗਲੋਵਜ਼ ਅਤੇ ਸੈਨੀਟਾਇਜ਼ਰ ਮੁਹੱਈਆ ਕਰਵਾਇਆ ਜਾਵੇਗਾ। ਉਸਾਰੀ ਵਾਲੀ ਸਾਈਟ ਤੇ ਕੰਮ ਕਰਦੀ ਲੇਬਰ ਨੂੰ ਸਾਈਟ ਤੋਂ ਬਾਹਰ ਜਾਣ ਦੀ ਮਨਾਹੀ ਹੋਵੇਗੀ। ਜੇਕਰ ਲੇਬਰ ਨੂੰ ਕੰਮ ਵਾਲੀ ਸਾਈਟ ਤੇ ਰਹਿਣ ਅਤੇ ਖਾਣੇ ਦੀ ਸੁਵਿਧਾ ਨਹੀਂ ਦਿੱਤੀ ਜਾਂਦੀ ਤਾਂ ਇਸ ਦੀ ਜਿੰਮੇਵਾਰੀ ਸਬੰਧਤ ਮਾਲਕ ਅਤੇ ਠੇਕੇਦਾਰ ਦੀ ਹੋਵੇਗੀ।
4. ਇਹਨਾਂ ਪ੍ਰੋਜੈਕਟਾਂ ਲਈ ਵਰਤੀਆਂ ਜਾਣ ਵਾਲੀਆਂ ਗੱਡੀਆਂ, ਲੇਬਰ, ਸੁਪਰਵਾਇਜ਼ਰੀ ਸਟਾਫ ਆਦਿ ਨੂੰ ਈ-ਕਰਫਿਊ ਪਾਸ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਜਾਣਗੇ।
5. ਕੇਂਦਰ/ਰਾਜ ਸਰਕਾਰ ਵੱਲੋਂ ਜਾਰੀ **Guidelines, SOP, Other rules and regulations** ਅਤੇ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਦੀ ਜਿੰਮੇਵਾਰੀ ਸਬੰਧਤ ਮਾਲਕਾਂ ਅਤੇ ਠੇਕੇਦਾਰ ਦੀ ਹੋਵੇਗੀ ਅਤੇ ਸ਼ਹਿਰੀ ਖੇਤਰਾਂ ਵਿੱਚ ਇਨ੍ਹਾਂ ਦੀ ਨਿਗਰਾਨੀ ਕਮਿਸ਼ਨਰ, ਨਗਰ ਨਿਗਮ ਅਤੇ ਸਬੰਧਤ ਕਾਰਜਕਾਰੀ ਸਾਧਕ ਅਫਸਰ ਕਰਨਗੇ। ਪੇਂਡੂ ਖੇਤਰਾਂ ਵਿੱਚ ਚਲ ਰਹੇ ਸਰਕਾਰੀ ਕੰਮਾਂ ਵਿੱਚ ਕੋਵਿਡ-19 ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਵੱਖ ਵੱਖ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਦੀ ਜਿੰਮੇਵਾਰੀ ਸਬੰਧਤ ਕਾਰਜਕਾਰੀ ਇੰਜੀਨੀਅਰ ਅਤੇ ਜਿਲ੍ਹਾ ਮੁੱਖੀ ਦੀ ਹੋਵੇਗੀ।

*(Signature)*





**ਦਫਤਰ ਜਿਲਾ ਮੈਜਿਸਟਰੇਟ, ਜਲੰਧਰ**  
Office of the District Magistrate  
Jalandhar (Punjab)

No. ....  
Date .....

Phone :0181-2224783(O)  
:0181-2459664(R)  
Fax :0181-2224727  
Email: dc.jal@panjabmail.gov.in

ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਸਮੂਹ ਆਮ ਲੋਕਾਂ ਨੂੰ ਸੰਬੋਧਨ ਕੀਤਾ ਜਾਂਦਾ ਹੈ। ਇਹ ਹੁਕਮ ਜਿਲ੍ਹਾ ਮੈਜਿਸਟਰੇਟ, ਕਮਿਸ਼ਨਰ ਆਫ ਪੁਲਿਸ, ਜਲੰਧਰ, ਸੀਨੀਅਰ ਪੁਲਿਸ ਕਪਤਾਨ (ਦਿਹਾਤੀ), ਜਲੰਧਰ, ਉਪ ਮੰਡਲ ਮੈਜਿਸਟਰੇਟਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਦੇ ਦਫਤਰ ਦੇ ਨੋਟਿਸ ਬੋਰਡ ਤੇ ਚਸਪਾ ਕਰਕੇ ਅਤੇ ਜਿਲ੍ਹਾ ਲੋਕ ਸੰਪਰਕ ਅਫਸਰ, ਜਲੰਧਰ ਪ੍ਰੈਸ ਮਾਧਿਅਮ ਰਾਹੀਂ ਪ੍ਰਚਾਰ ਕਰਕੇ ਲਾਗੂ ਕੀਤਾ ਜਾਵੇ ਅਤੇ ਸਮੂਹ ਧਾਰਮਿਕ ਸਥਾਨਾਂ ਵੱਲੋਂ ਵੀ ਲਾਊਡ ਸਪੀਕਰਾਂ ਰਾਹੀਂ ਲੋਕਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਰੋਨਾ ਵਾਇਰਸ ਦੇ ਫੈਲਣ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।



*(Signature)*  
ਜਿਲ੍ਹਾ ਮੈਜਿਸਟਰੇਟ,

ਜਲੰਧਰ।

ਪਿੱਠ ਅੰਕਣ ਨੰਬਰ 7929-40/ਐਮ.ਸੀ.4/ਐਮ.ਏ

ਮਿਤੀ: 08-05-2020

ਇਸ ਦਾ ਇੱਕ ਉਤਾਰਾ ਹੇਠ ਲਿਖੇ ਅਧਿਕਾਰੀਆਂ ਨੂੰ ਸੂਚਨਾ ਅਤੇ ਅਗਲੇਰੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ :-

1. ਮੁੱਖ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ
2. ਕਮਿਸ਼ਨਰ, ਜਲੰਧਰ ਮੰਡਲ, ਜਲੰਧਰ
3. ਕਮਿਸ਼ਨਰ ਆਫ ਪੁਲਿਸ, ਜਲੰਧਰ ਅਤੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ), ਜਲੰਧਰ
4. ਕਮਿਸ਼ਨਰ, ਨਗਰ ਨਿਗਮ, ਜਲੰਧਰ
5. ਜਿਲ੍ਹਾ ਲੋਕ ਸੰਪਰਕ ਅਫਸਰ, ਜਲੰਧਰ
6. ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਜਲੰਧਰ
7. ਨਿਗਰਾਨ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਜਲੰਧਰ

ਵ. ਜਿਲ੍ਹਾ ਮੈਜਿਸਟਰੇਟ,  
ਜਲੰਧਰ।